



# Punjab Government Gazette

*Published by Authority*

No. 52]

CHANDIGARH, FRIDAY, DECEMBER 27, 2024 (PAUSA 6, 1946 SAKA)

## PART I

### Punjab Government Notifications and Orders

ਪੰਜਾਬ ਸਰਕਾਰ

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ

(ਖੇਡਾਂ ਤੇ ਯੁਵਕ ਸੇਵਾਵਾਂ ਸ਼ਾਖਾ)

ਅਧਿਸੂਚਨਾ

ਮਿਤੀ 29 ਨਵੰਬਰ, 2024

ਨੰ: SYWD-SPRT01/50/2024-1SS/220.- ਸ਼੍ਰੀ ਬਲਵਿੰਦਰ ਸਿੰਘ ਪੁੱਤਰ ਲੇਟ ਸ਼੍ਰੀ ਕਰਨੈਲ ਸਿੰਘ, ਡਿਪਟੀ ਡਾਇਰੈਕਟਰ ਸਪੋਰਟਸ, ਖੇਡ ਵਿਭਾਗ ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਜਿਲਦ-1, ਭਾਗ-1 ਦੇ ਨਿਯਮ 3.26 ਅਧੀਨ ਕੀਤੇ ਉਪਬੰਧ ਤਹਿਤ ਮਿਤੀ 30-11-2024 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ਮੁੱਕਦਮਾਂ/ਚੌਕਸੀ ਪੜਤਾਲ/ ਆਡਿਟ ਪੈਰਿਆਂ ਜਾਂ ਮਿਸਲੇਨੀਅਸ ਐਡਵਾਂਸ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਹਨਾਂ ਵਿਰੁੱਧ ਕੋਈ ਰਿਕਵਰੀ ਕਿਸੇ ਸਮੇਂ ਸਰਕਾਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੂਟੀ/ਲੀਵ ਇਨਕੈਸ਼ਮੈਂਟ/ਪੈਨਸ਼ਨ) ਵਿਚੋਂ ਕੀਤੀ ਜਾਵੇਗੀ।

ਚੰਡੀਗੜ੍ਹ

ਮਿਤੀ 26 ਨਵੰਬਰ, 2024

ਸਰਵਜੀਤ ਸਿੰਘ, ਆਈ.ਏ.ਐਸ.,

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ।